

ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥੧॥ ਰਹਾਉ ॥

O my Sovereign Lord King, You are Fearless; You are the Carrier to carry us across, O my Lord King. ||1||Pause||

ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥

When I was, then You were not; now that You are, I am not.

ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥੧॥

Now, You and I have become one; seeing this, my mind is content. ||1||

ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥

When there was wisdom, how could there be strength? Now that there is wisdom, strength cannot prevail.

ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥੨॥੨੧॥੨੨॥

Says Kabeer, the Lord has taken away my wisdom, and I have attained spiritual perfection. ||2||21||72||